

ਭੈਰਉ ਮਹਲਾ ੫ ॥

Bhairao, Fifth Mehl:

ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥

My mind and body are imbued with the Love of the Lord's Feet.

ਸਰਬ ਮਨੋਰਥ ਪੂਰਨ ਕਰਣੇ ॥

All the desires of my mind have been perfectly fulfilled.

ਆਠ ਪਹਰ ਗਾਵਤ ਭਗਵੰਤੁ ॥

Twenty-four hours a day, I sing of the Lord God.

ਸਤਿਗੁਰਿ ਦੀਨੋ ਪੂਰਾ ਮੰਤੁ ॥੧॥

The True Guru has imparted this perfect wisdom. ||1||

ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥

Very fortunate are those who love the Naam, the Name of the Lord.

ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥

Associating with them, we cross over the world-ocean. ||1||Pause||

ਸੋਈ ਗਿਆਨੀ ਜਿ ਸਿਮਰੈ ਏਕ ॥

They are spiritual teachers, who meditate in remembrance on the One Lord.

ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥

Wealthy are those who have a discriminating intellect.

ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥

Noble are those who remember their Lord and Master in meditation.

ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥

Honorable are those who understand their own selves. ||2||

ਗੁਰ ਪਰਸਾਦਿ ਪਰਮ ਪਦੁ ਪਾਇਆ ॥

By Guru's Grace, I have obtained the supreme status.

ਗੁਣ ਗੋਪਾਲ ਦਿਨੁ ਰੈਨਿ ਧਿਆਇਆ ॥

Day and night I meditate on the Glories of God.

ਤੁਟੇ ਬੰਧਨ ਪੂਰਨ ਆਸਾ ॥

My bonds are broken, and my hopes are fulfilled.

ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥

The Feet of the Lord now abide in my heart. ||3||

ਕਹੁ ਨਾਨਕ ਜਾ ਕੇ ਪੂਰਨ ਕਰਮਾ ॥

Says Nanak, one whose karma is perfect

ਸੋ ਜਨੁ ਆਇਆ ਪ੍ਰਭ ਕੀ ਸਰਨਾ ॥

- that humble being enters the Sanctuary of God.

ਆਪਿ ਪਵਿਤ੍ਰੁ ਪਾਵਨ ਸਭਿ ਕੀਨੇ ॥

He himself is pure, and he sanctifies all.

ਰਾਮ ਰਸਾਇਣੁ ਰਸਨਾ ਚੀਨੇ ॥੪॥੩੫॥੪੮॥

His tongue chants the Name of the Lord, the Source of Nectar. ||4||35||48||